

## ਭਗਤ ਬੇਣੀ ਜੀ Devotee Baynni Ji

All text arrangement, conversion to Unicode Gurmukhi/Devanagari fonts, Phonetic transliteration and formatting etc by: Kulbir Singh Thind, MD. English translation by: Sant Singh Khalsa, MD. Any use of text for commercial or internet projects requires express written approval from: [Kulbir S Thind, MD](#) and [Sant Singh Khalsa, MD](#).

Page 93

**ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥**

ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥

sareeraag baneer bhagat baynee jee-o kee.

Sree Raag, The Word Of Devotee Baynee Jee:

**ਪਹਰਿਆ ਕੈ ਘਰਿ ਗਾਵਣਾ ॥**

ਪਹਰਿਆ ਕੈ ਘਰਿ ਗਾਵਣਾ ॥

pehri-aa kai ghar gaavnaa.

To Be Sung To The Tune Of "Pehray":

**ੴ ਸਤਿਗੁਰ ਪ੍ਰਸਾਦਿ ॥**

ੴ ਸਤਿਗੁਰ ਪ੍ਰਸਾਦਿ ॥

ik-o<sup>N</sup>kaar satgur pargaad.

One Universal Creator God. By The Grace Of The True Guru:

**ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥**

ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥

ray nar garabh kundal jab aachhat uraDh Dhi-aan liv laagaa.

O man, when you were coiled in the cradle of the womb, upside-down, you were absorbed in meditation.

**ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥**

ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥

mirtak pind pad mad naa ahinis ayk agi-aan so naagaa.

You took no pride in your perishable body; night and day were all the same to you-you lived unknowing, in the silence of the void.

**ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥**

ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥

tay din sampal kasat mahaa dukh ab chit aDhik pasaaari-aa.

Remember the terrible pain and suffering of those days, now that you have spread out the net of your consciousness far and wide.

**ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥੧॥**

ਗਰਭ ਛੋਡਿ ਮ੍ਰਿਤ ਮੰਡਲ ਆਇਆ ਤਤ ਨਰਹਰਿ ਮਨਹੁ ਬਿਸਾਰਿਆ ॥੧॥

garabh chhod mitar mandal aa-i-aa ta-o narhar manhu bisaari-aa. ||1||

Leaving the womb, you entered this mortal world; you have forgotten the Lord from your mind. ||1||

**ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥**

ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥

fir pachhutaavhigaa moorhi-aa too<sup>N</sup> kavan kumat bharam laagaa.

Later, you will regret and repent-you fool! Why are you engrossed in evil-mindedness and skepticism?

**ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥**

ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥

chayt raam naahee jam pur jaahigaa jan bichrai anraaDhaa. ||1|| rahaa-o.

Think of the Lord, or else you shall be led to the City of Death. Why are you wandering around, out of control? ||1||Pause||

**ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥**

ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥

baal binod chind ras laagaa khin khin mohi bi-aapai.

You play like a child, craving sweets; moment by moment, you become more entangled in emotional attachment.

**ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥**

ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਤ ਪੰਚ ਪ੍ਰਗਟ ਸੰਤਾਪੈ ॥

ras mis mayDh amrit bikh chaakhee ta-o panch pargat santaapai.

Tasting good and bad, you eat nectar and then poison, and then the five passions appear and torture you.

**ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥**

ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥

jap tap sanjam chhod sukarit mat raam naam na araaDhi-aa.

Abandoning meditation, penance and self-restraint, and the wisdom of good actions, you do not worship and adore the Lord's Name.

**ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥**

ਉਛਲਿਆ ਕਾਮੁ ਕਾਲ ਮਤਿ ਲਾਗੀ ਤਤ ਆਨਿ ਸਕਤਿ ਗਲਿ ਬਾਂਧਿਆ ॥੨॥

uchhli-aa kaam kaal mat laagee ta-o aan sakat gal baa<sup>N</sup>Dhi-aa. ||2||

You are overflowing with sexual desire, and your intellect is stained with darkness; you are held in the grip of Shakti's power. ||2||

**ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥**

तरुण तेजु पर त्रिअ सुखु जोहहि सरु अपसरु न पछाणिआ ॥

tarun tayj par tari-a mukh joheh sar apsar na pachhaani-aa.

In the heat of youthful passion, you look with desire upon the faces of other men's wives; you do not distinguish between good and evil.

**ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਣਿਆ ॥**

उनमत कामि महा बिखु भूलै पापु पुंनु न पछाणिआ ॥

unmat kaam mahaa bikh bhoolai paap punn na pachhaani-aa.

Drunk with sexual desire and other great sins, you go astray, and do not distinguish between vice and virtue.

**ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥**

सुत सम्पति देखि इहु मनु गरबिआ रामु रिदै ते खोइआ ॥

sut sampat daykh ih man garbi-aa raam ridai tay kho-i-aa.

Gazing upon your children and your property, your mind is proud and arrogant; you cast out the Lord from your heart.

**ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥੩॥**

अवर मरत माइआ मनु तोले तउ भग मुखि जनमु विगोइआ ॥३॥

avar marat maa-i-aa man tolay ta-o bhag mukh janam vigo-i-aa. ||3||

When others die, you measure your own wealth in your mind; you waste your life in the pleasures of the mouth and sexual organs. ||3||

**ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥**

पुंडर केस कुसम ते धउले सपत पाताल की बाणी ॥

pundar kays kusam tay Dha-ulay sapat paataal kee banee.

Your hair is whiter than the jasmine flower, and your voice has grown feeble, as if it comes from the seventh underworld.

**ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥**

लोचन स्रमहि बुधि बल नाठी ता कामु पवसि माधाणी ॥

lochan sarmeh buDh bal naathee taa kaam pavas maaDhaanee.

Your eyes water, and your intellect and strength have left you; but still, your sexual desire churns and drives you on.

**ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥**

ता ते बिखै भई मति पावसि काइआ कमलु कुमलाणा ॥

taa tay bikhai bha-ee mat paavas kaa-i-aa kamal kumlaanaa.

And so, your intellect has dried up through corruption, and the lotus flower of your body has wilted and withered.

**ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥੪॥**

ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਤ ਪਾਛੈ ਪਛੁਤਾਣਾ ॥੪॥

avgat baan chhod mitar mandal ta-o paachhai pachhutaanaa. ||4||

You have forsaken the Bani, the Word of the Immortal Lord, in this mortal world; in the end, you shall regret and repent. ||4||

**ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥**

ਨਿਕੁਟੀ ਦੇਹ ਦੇਖਿ ਧੁਨਿ ਤਪਜੈ ਮਾਨ ਕਰਤ ਨਹੀ ਬੂਝੈ ॥

nikutee dayh daykh Dhun upjai maan karat nahee boojhai.

Gazing upon the tiny bodies of your children, love has welled up within your heart; you are proud of them, but you do not understand.

**ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੁ ਨ ਸੂਝੈ ॥**

ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੁ ਨ ਸੂਝੈ ॥

laalach karai jeevan pad kaaran lochan kachhoo na soojhai.

You long for the dignity of a long life, but your eyes can no longer see anything.

**ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥**

ਥਾਕਾ ਤੇਜੁ ਤਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥

thaakaa tayj udi-aa man pankhee ghar aa<sup>N</sup>gan na sukhaa-ee.

Your light has gone out, and the bird of your mind has flown away; you are no longer welcome in your own home and courtyard.

**ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥**

ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥

baynee kahai sunhu ray bhagtahu maran mukat kin paa-ee. ||5||

Says Baynee, listen, O devotee: who has ever attained liberation after such a death? ||5||

Page 974

**ਰਾਮਕਲੀ ਬਾਣੀ ਬੇਣੀ ਜੀਉ ਕੀ**

ਰਾਮਕਲੀ ਬਾਣੀ ਬੇਣੀ ਜੀਉ ਕੀ

raamkalee banee baynee jee-o kee

Raamkalee, The Word Of Baynee Jee:

**ੴ ਸਤਿਗੁਰ ਪ੍ਰਸਾਦਿ ॥**

ੴ ਸਤਿਗੁਰ ਪ੍ਰਸਾਦਿ ॥

ik-o<sup>N</sup>kaar satgur parsaad.

One Universal Creator God. By The Grace Of The True Guru:

**ਇਤਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥**

इडा पिंगुला अउर सुखमना तीनि बसहि इक ठाई ॥

irhaa pingulaa a-or sukhmanaa teen baseh ik thaa-ee.

The energy channels of the Ida, Pingala and Shushmanaa: these three dwell in one place.

**ਬੇਈ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥**

बेणी संगमसु तह पिरागु मनु मजनु करे तिथाई ॥१॥

baynee sangam tah piraag man majan karay tithaa-ee. ||1||

This is the true place of confluence of the three sacred rivers: this is where my mind takes its cleansing bath. ||1||

**ਸੰਤਹੁ ਤਹਾ ਨਿਰੰਜਨ ਰਾਮੁ ਹੈ ॥**

संतहु तहा निरंजन रामु है ॥

santahu tahaa niranjan raam hai.

O Saints, the Immaculate Lord dwells there;

**ਗੁਰ ਗਮਿ ਚੀਨੈ ਬਿਰਲਾ ਕੋਇ ॥**

गुर गमि चीनै बिरला कोइ ॥

gur gam cheenai birlaa ko-ay.

how rare are those who go to the Guru, and understand this.

**ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥**

तहां निरंजनु रमईआ होइ ॥१॥ रहाउ ॥

tahaa<sup>N</sup> niranjan rama-ee-aa ho-ay. ||1|| rahaa-o.

The all-pervading immaculate Lord is there. ||1||Pause||

**ਦੇਵ ਸਥਾਨੈ ਕਿਆ ਨੀਸਾਣੀ ॥**

देव सथानै कਿਆ नीसाणी ॥

dayv sathanai ki-aa neesaanee.

What is the insignia of the Divine Lord's dwelling?

**ਤਹ ਬਾਜੇ ਸਬਦ ਅਨਾਹਦ ਬਾਣੀ ॥**

तह बाजे सबद अनाहद बाणी ॥

tah baajay sabad anaahad banee.

The unstruck sound current of the Shabad vibrates there.

**ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥**

तह चंदु न सूरजु पउणु न पाणी ॥

tah chand na sooraj pa-un na paanee.

There is no moon or sun, no air or water there.

**ਸਾਖੀ ਜਾਗੀ ਗੁਰਮੁਖਿ ਜਾਣੀ ॥੨॥**

ਸਾਖੀ ਜਾਗੀ ਗੁਰਮੁਖਿ ਜਾਣੀ ॥੨॥

saakhee jaagee gurmukh jaanee. ||2||

The Gurmukh becomes aware, and knows the Teachings. ||2||

**ਉਪਜੈ ਗਿਆਨੁ ਦੁਰਮਤਿ ਛੀਜੈ ॥**

ਉਪਜੈ ਗਿਆਨੁ ਦੁਰਮਤਿ ਛੀਜੈ ॥

upjai gi-aan durmat chheejai.

Spiritual wisdom wells up, and evil-mindedness departs;

**ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥**

ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥

amrit ras gagnantar bheejai.

the nucleus of the mind sky is drenched with Ambrosial Nectar.

**ਏਸੁ ਕਲਾ ਜੋ ਜਾਣੈ ਭੇਉ ॥**

ਏਸੁ ਕਲਾ ਜੋ ਜਾਣੈ ਭੇਉ ॥

ays kalaa jo jaanai bhay-o.

One who knows the secret of this device,

**ਭੇਟੈ ਤਾਸੁ ਪਰਮ ਗੁਰਦੇਉ ॥੩॥**

ਭੇਟੈ ਤਾਸੁ ਪਰਮ ਗੁਰਦੇਉ ॥੩॥

bhaytai taas param gurday-o. ||3||

meets the Supreme Divine Guru. ||3||

**ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥**

ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥

dasam du-aaraa agam apaaraa param purakh kee ghaatee.

The Tenth Gate is the home of the inaccessible, infinite Supreme Lord.

**ਉਪਰਿ ਹਾਟੁ ਹਾਟੁ ਪਰਿ ਆਲਾ ਆਲੇ ਭੀਤਰਿ ਥਾਤੀ ॥੪॥**

ਉਪਰਿ ਹਾਟੁ ਹਾਟੁ ਪਰਿ ਆਲਾ ਆਲੇ ਭੀਤਰਿ ਥਾਤੀ ॥੪॥

oopar haat haat par aalaa aalay bheetar thaatee. ||4||

Above the store is a niche, and within this niche is the commodity. ||4||

**ਜਾਗਤੁ ਰਹੈ ਸੁ ਕਬਹੁ ਨ ਸੋਵੈ ॥**

ਜਾਗਤੁ ਰਹੈ ਸੁ ਕਬਹੁ ਨ ਸੋਵੈ ॥

jaagat rahai so kabahu na sovai.

One who remains awake, never sleeps.

**ਤੀਨਿ ਤਿਲੋਕ ਸਮਾਧਿ ਪਲੋਵੈ ॥**

ਤੀਨਿ ਤਿਲੋਕ ਸਮਾਧਿ ਪਲੋਵੈ ॥

teen tilok samaaDh palovai.

The three qualities and the three worlds vanish, in the state of Samaadhi.

**ਬੀਜ ਮੰਤ੍ਰ ਲੈ ਹਿਰਦੈ ਰਹੈ ॥**

ਬੀਜ ਮੰਤ੍ਰ ਲੈ ਹਿਰਦੈ ਰਹੈ ॥

beej mantrar lai hirdai rahai.

He takes the Beej Mantra, the Seed Mantra, and keeps it in his heart.

**ਮਨੁਆ ਉਲਟਿ ਸੁੰਨ ਮਹਿ ਗਹੈ ॥੫॥**

ਮਨੁਆ ਉਲਟਿ ਸੁੰਨ ਮਹਿ ਗਹੈ ॥੫॥

manoo-aa ulat sunn meh gahai. ||5||

Turning his mind away from the world, he focuses on the cosmic void of the absolute Lord. ||5||

**ਜਾਗਤੁ ਰਹੈ ਨ ਅਲੀਆ ਭਾਖੈ ॥**

ਜਾਗਤੁ ਰਹੈ ਨ ਅਲੀਆ ਭਾਖੈ ॥

jaagat rahai na alee-aa bhaakhai.

He remains awake, and he does not lie.

**ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥**

ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥

paacha-o indree bas kar raakhai.

He keeps the five sensory organs under his control.

**ਗੁਰ ਕੀ ਸਾਖੀ ਰਾਖੈ ਚੀਤਿ ॥**

ਗੁਰ ਕੀ ਸਾਖੀ ਰਾਖੈ ਚੀਤਿ ॥

gur kee saakhee raakhai cheet.

He cherishes in his consciousness the Guru's Teachings.

**ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥**

ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥

man tan arpai krisan pareet. ||6||

He dedicates his mind and body to the Lord's Love. ||6||

**ਕਰ ਪਲਵ ਸਾਖਾ ਬੀਚਾਰੇ ॥**

ਕਰ ਪਲਵ ਸਾਖਾ ਬੀਚਾਰੇ ॥

kar palav saakhaa beechaaray.

He considers his hands to be the leaves and branches of the tree.

**ਅਪਨਾ ਜਨਮੁ ਨ ਜੂਐ ਹਾਰੇ ॥**

ਅਪਨਾ ਜਨਮੁ ਨ ਜੂਐ ਹਾਰੇ ॥

apnaa janam na joo-ai haaray.

He does not lose his life in the gamble.

**ਅਸੁਰ ਨਦੀ ਕਾ ਬੰਧੈ ਮੂਲੁ ॥**

ਅਸੁਰ ਨਦੀ ਕਾ ਬੰਧੈ ਮੂਲੁ ॥

asur nadee kaa banDhai mool.

He plugs up the source of the river of evil tendencies.

**ਪਛਿਮ ਫੇਰਿ ਚੜਾਵੈ ਸੂਰੁ ॥**

ਪਛਿਮ ਫੇਰਿ ਚੜਾਵੈ ਸੂਰੁ ॥

pachhim fayr charhaavai soor.

Turning away from the west, he makes the sun rise in the east.

**ਅਜਰੁ ਜਰੈ ਸੁ ਨਿਝਰੁ ਝਰੈ ॥**

ਅਜਰੁ ਜਰੈ ਸੁ ਨਿਝਰੁ ਝਰੈ ॥

ajar jarai so nijhar jharai.

He bears the unbearable, and the drops trickle down within;

**ਜਗੰਨਾਥ ਸਿਉ ਗੋਸਟਿ ਕਰੈ ॥੭॥**

ਜਗੰਨਾਥ ਸਿਉ ਗੋਸਟਿ ਕਰੈ ॥੭॥

jagannaath si-o gosat karai. ||7||

then, he speaks with the Lord of the world. ||7||

**ਚਉਮੁਖ ਦੀਵਾ ਜੋਤਿ ਦੁਆਰ ॥**

ਚਉਮੁਖ ਦੀਵਾ ਜੋਤਿ ਦੁਆਰ ॥

cha-umukh deevaa jot du-aar.

The four-sided lamp illuminates the Tenth Gate.

**ਪਲੂ ਅਨਤ ਮੂਲੁ ਬਿਚਕਾਰਿ ॥**

ਪਲੂ ਅਨਤ ਮੂਲੁ ਬਿਚਕਾਰਿ ॥

paloo anat mool bichkaar.

The Primal Lord is at the center of the countless leaves.

**ਸਰਬ ਕਲਾ ਲੇ ਆਪੇ ਰਹੈ ॥**

ਸਰਬ ਕਲਾ ਲੇ ਆਪੇ ਰਹੈ ॥

sarab kalaa lay aapay rahai.

He Himself abides there with all His powers.



**ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥**

ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥

man maanak ratnaa meh guhai. ||8||

He weaves the jewels into the pearl of the mind. ||8||

**ਮਸਤਕਿ ਪਦਮੁ ਦੁਆਲੈ ਮਣੀ ॥**

ਮਸਤਕਿ ਪਦਮੁ ਦੁਆਲੈ ਮਣੀ ॥

mastak padam du-aalai manee.

The lotus is at the forehead, and the jewels surround it.

**ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥**

ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥

maahi niranjan taribhavan Dhane.

Within it is the Immaculate Lord, the Master of the three worlds.

**ਪੰਚ ਸਬਦ ਨਿਰਮਾਇਲ ਬਾਜੇ ॥**

ਪੰਚ ਸਬਦ ਨਿਰਮਾਇਲ ਬਾਜੇ ॥

panch sabad nirmaa-il baajay.

The Panch Shabad, the five primal sounds, resound and vibrate their in their purity.

**ਫੁਲਕੇ ਚਵਰ ਸੰਖ ਘਨ ਗਾਜੇ ॥**

ਫੁਲਕੇ ਚਵਰ ਸੰਖ ਘਨ ਗਾਜੇ ॥

dhulkay chavar sankh ghan gaajay.

The chauris - the fly brushes wave, and the conch shells blare like thunder.

**ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥**

ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥

dal mal daatahu gurmukh gi-aan.

The Gurmukh tramples the demons underfoot with his spiritual wisdom.

**ਬੇਣੀ ਜਾਚੈ ਤੇਰਾ ਨਾਮੁ ॥੯॥੧॥**

ਬੇਣੀ ਜਾਚੈ ਤੇਰਾ ਨਾਮੁ ॥੯॥੧॥

baynee jaachai tayraa naam. ||9||1||

Baynee longs for Your Name, Lord. ||9||1||

Page 1351

**ਪ੍ਰਭਾਤੀ ਭਗਤ ਬੇਣੀ ਜੀ ਕੀ**

ਪ੍ਰਭਾਤੀ ਭਗਤ ਬੇਣੀ ਜੀ ਕੀ

parbhaatee bhagat baynee jee kee

Prabhaatee, The Word Of Devotee Baynee Jee:

**ੴ ਸਤਿਗੁਰ ਪ੍ਰਸਾਦਿ ॥**

ੴ ਸਤਿਗੁਰ ਪ੍ਰਸਾਦਿ ॥

ik-o<sup>N</sup>kaar satgur parsaad.

One Universal Creator God. By The Grace Of The True Guru:

**ਤਨਿ ਚੰਦਨੁ ਮਸਤਕਿ ਪਾਤੀ ॥**

ਤਨਿ ਚੰਦਨੁ ਮਸਤਕਿ ਪਾਤੀ ॥

tan chandan mastak paatee.

You rub your body with sandalwood oil, and place basil leaves on your forehead.

**ਰਿਦ ਅੰਤਰਿ ਕਰ ਤਲ ਕਾਤੀ ॥**

ਰਿਦ ਅੰਤਰਿ ਕਰ ਤਲ ਕਾਤੀ ॥

rid antar kar tal kaatee.

But you hold a knife in the hand of your heart.

**ਠਗ ਦਿਸਟਿ ਬਗਾ ਲਿਵ ਲਾਗਾ ॥**

ਠਗ ਦਿਸਟਿ ਬਗਾ ਲਿਵ ਲਾਗਾ ॥

thag disat bagaa liv laagaa.

You look like a thug; pretending to meditate, you pose like a crane.

**ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥**

ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥

daykh baisno paraan mukh bhaagaa. ||1||

You try to look like a Vaishnaav, but the breath of life escapes through your mouth. ||1||

**ਕਲਿ ਭਗਵਤ ਬੰਦ ਚਿਰਾਂਮੰ ॥**

ਕਲਿ ਭਗਵਤ ਬੰਦ ਚਿਰਾਂਮੰ ॥

kal bhagvat band chiraa<sup>N</sup>ma<sup>N</sup>.

You pray for hours to God the Beautiful.

**ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥**

ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥

karoor disat rataa nis baada<sup>N</sup>. ||1|| rahaa-o.

But your gaze is evil, and your nights are wasted in conflict. ||1||Pause||

**ਨਿਤਪ੍ਰਤਿ ਇਸਨਾਨੁ ਸਰੀਰੰ ॥**

ਨਿਤਪ੍ਰਤਿ ਇਸਨਾਨੁ ਸਰੀਰੰ ॥

nitparat isnaan sareera<sup>N</sup>.

You perform daily cleansing rituals,

**ਦੁਇ ਧੋਤੀ ਕਰਮ ਮੁਖਿ ਖੀਰੰ ॥**

ਦੁਭ ਧੋਤੀ ਕਰਮ ਸੁਖਿ ਖੀਰੰ ॥

du-ay Dhotee karam mukh kheera<sup>N</sup>.

wear two loin-cloths, perform religious rituals and put only milk in your mouth.

**ਰਿਦੈ ਛੁਰੀ ਸੰਧਿਆਨੀ ॥**

ਰਿਦੈ ਛੁਰੀ ਸੰਧਿਆਨੀ ॥

ridai chhuree sanDhi-aanee.

But in your heart, you have drawn out the sword.

**ਪਰ ਦਰਬੁ ਹਿਰਨ ਕੀ ਬਾਨੀ ॥੨॥**

ਪਰ ਦਰਬੁ ਹਿਰਨ ਕੀ ਬਾਨੀ ॥੨॥

par darab hiran kee baanee. ||2||

You routinely steal the property of others. ||2||

**ਸਿਲ ਪੂਜਸਿ ਚਕ੍ਰ ਗਣੇਸੰ ॥**

ਸਿਲ ਪੂਜਸਿ ਚਕ੍ਰ ਗਣੇਸੰ ॥

sil poojas chakar ganaysa<sup>N</sup>.

You worship the stone idol, and paint ceremonial marks of Ganesha.

**ਨਿਸਿ ਜਾਗਸਿ ਭਗਤਿ ਪ੍ਰਵੇਸੰ ॥**

ਨਿਸਿ ਜਾਗਸਿ ਭਗਤਿ ਪ੍ਰਵੇਸੰ ॥

nis jaagas bhagat parvaysa<sup>N</sup>.

You remain awake throughout the night, pretending to worship God.

**ਪਗ ਨਾਚਸਿ ਚਿਤੁ ਅਕਰਮੰ ॥**

ਪਗ ਨਾਚਸਿ ਚਿਤੁ ਅਕਰਮੰ ॥

pag naachas chit akarma<sup>N</sup>.

You dance, but your consciousness is filled with evil.

**ਏ ਲੰਪਟ ਨਾਚ ਅਧਰਮੰ ॥੩॥**

ਏ ਲੰਪਟ ਨਾਚ ਅਧਰਮੰ ॥੩॥

ay lampat naach aDharma<sup>N</sup>. ||3||

You are lewd and depraved - this is such an unrighteous dance! ||3||

**ਮ੍ਰਿਗ ਆਸਣੁ ਤੁਲਸੀ ਮਾਲਾ ॥**

ਮ੍ਰਿਗ ਆਸਣੁ ਤੁਲਸੀ ਮਾਲਾ ॥

marig aasan tulsee maalaa.

You sit on a deer-skin, and chant on your mala.

**ਕਰ ਊਜਲ ਤਿਲਕੁ ਕਪਾਲਾ ॥**

ਕਰ ਊਜਲ ਤਿਲਕੁ ਕਪਾਲਾ ॥

kar oojal tilak kapaalaa.

You put the sacred mark, the tilak, on your forehead.

**ਰਿਦੈ ਕੂੜੁ ਕੰਠਿ ਰੁਦ੍ਰਾਖੰ ॥**

ਰਿਦੈ ਕੂੜੁ ਕੰਠਿ ਰੁਦ੍ਰਾਖੰ ॥

ridai koorh kanth rudraakha<sup>N</sup>.

You wear the rosary beads of Shiva around your neck, but your heart is filled with falsehood.

**ਰੇ ਲੰਪਟ ਕ੍ਰਿਸਨੁ ਅਭਾਖੰ ॥੪॥**

ਰੇ ਲੰਪਟ ਕ੍ਰਿਸਨੁ ਅਭਾਖੰ ॥੪॥

ray lampat krisan abhaakha<sup>N</sup>. ||4||

You are lewd and depraved - you do not chant God's Name. ||4||

**ਜਿਨਿ ਆਤਮ ਤਤੁ ਨ ਚੀਨ੍ਹਿਆ ॥**

ਜਿਨਿ ਆਤਮ ਤਤੁ ਨ ਚੀਨ੍ਹਿਆ ॥

jin aatam tat na cheen<sup>hi</sup>-aa.

Whoever does not realize the essence of the soul -

**ਸਭ ਫੋਕਟ ਧਰਮ ਅਬੀਨਿਆ ॥**

ਸਭ ਫੋਕਟ ਧਰਮ ਅਬੀਨਿਆ ॥

sabh fokat Dharam abeeni-aa.

all his religious actions are hollow and false.

**ਕਹੁ ਬੇਣੀ ਗੁਰਮੁਖਿ ਧਿਆਵੈ ॥**

ਕਹੁ ਬੇਣੀ ਗੁਰਮੁਖਿ ਧਿਆਵੈ ॥

kaho baynee gurmukh Dhi-aavai.

Says Baynee, as Gurmukh, meditate.

**ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥**

ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥

bin satgur baat na paavai. ||5||1||

Without the True Guru, you shall not find the Way. ||5||1||